

ਸਿਰੀਰਾਗੁ ਮਹਲਾ ੫ ਘਰੁ ੧ ॥

Siree Raag, Fifth Mehl, First House:

ਸੰਤ ਜਨਾ ਮਿਲਿ ਭਾਈਆ ਕਟਿਅਤਾ ਜਮਕਾਲੁ ॥

Meeting with the humble beings, O Siblings of Destiny, the Messenger of Death is conquered.

ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥

The True Lord and Master has come to dwell within my mind; my Lord and Master has become Merciful.

ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥

Meeting with the Perfect True Guru, all my worldly entanglements have ended. ||1||

ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥

O my True Guru, I am a sacrifice to You.

ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥

I am a sacrifice to the Blessed Vision of Your Darshan. By the Pleasure of Your Will, You have blessed me with the Ambrosial Naam, the Name of the Lord. ||1||Pause||

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨੁ ॥

Those who have served You with love are truly wise.

ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥

Those who have the Treasure of the Naam within emancipate others as well as themselves.

ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

There is no other Giver as great as the Guru, who has given the gift of the soul. ||2||

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥

Blessed and acclaimed is the coming of those who have met the Guru with loving faith.

ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥

Attuned to the True One, you shall obtain a place of honor in the Court of the Lord.

ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥

Greatness is in the Hands of the Creator; it is obtained by pre-ordained destiny. ||3||

ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕੁ ॥

True is the Creator, True is the Doer. True is our Lord and Master, and True is His Support.

ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕੁ ॥

So speak the Truest of the True. Through the True One, an intuitive and discerning mind is obtained.

ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕੁ ॥੪॥੨੮॥੯੮॥

Nanak lives by chanting and meditating on the One, who is pervading within and contained amongst all. ||4||28||98||